

ਸਿਵ ਕੀ ਪੁਰੀ ਬਸੈ ਬੁਧਿ ਸਾਰੁ ॥ ਤਹ ਤੁਮ੍ ਮਿਲਿ ਕੈ ਕਰਹੁ ਬਿਚਾਰੁ ॥ ਈਤ ਉਤ ਕੀ ਸੋਝੀ ਪਰੈ ॥  
 ਕਉਨੁ ਕਰਮ ਮੇਰਾ ਕਰਿ ਕਰਿ ਮਰੈ ॥ ੧॥ ਨਿਜ ਪਦ ਉਪਰਿ ਲਾਗੋ ਧਿਆਨੁ ॥ ਰਾਜਾ ਰਾਮ ਨਾਮੁ  
 ਮੇਰਾ ਬ੍ਰਹਮ ਗਿਆਨੁ ॥ ੧॥ ਰਹਾਉ ॥ ਮੂਲ ਦੁਆਰੈ ਬੰਧਿਆ ਬੰਧੁ ॥ ਰਵਿ ਉਪਰਿ ਗਹਿ ਰਾਖਿਆ  
 ਚੰਦੁ ॥ ਪਛਮ ਦੁਆਰੈ ਸੂਰਜੁ ਤਪੈ ॥ ਮੇਰ ਡੰਡ ਸਿਰ ਉਪਰਿ ਬਸੈ ॥ ੨॥ ਪਸਚਮ ਦੁਆਰੇ ਕੀ ਸਿਲ  
 ਓੜ ॥ ਤਿਹ ਸਿਲ ਉਪਰਿ ਖਿੜਕੀ ਅਉਰ ॥ ਖਿੜਕੀ ਉਪਰਿ ਦਸਵਾ ਦੁਆਰੁ ॥ ਕਹਿ ਕਬੀਰ ਤਾ  
 ਕਾ ਅੰਤੁ ਨ ਪਾਰੁ ॥੩॥੨॥੧੦॥ {ਪੰਨਾ 1159}

ਨੋਟ:- ਸ਼ਬਦ ਦਾ ਮੁੱਖ-ਭਾਵ ‘ਰਹਾਉ’ ਦੀ ਤੁਕ ਵਿਚ ਹੋਇਆ ਕਰਦਾ ਹੈ, ਬਾਕੀ ਦੇ ‘ਬੰਦ’ ਰਹਾਉ ਦੀ ਤੁਕ ਦਾ ਵਿਕਾਸ ਹੁੰਦੇ ਹਨ। ‘ਰਹਾਉ’ ਵਿਚ ਕਬੀਰ ਜੀ ਆਖਦੇ ਹਨ ਕਿ ਮੇਰੀ ਸੂਰਤ ਉਸ ਘਰ ਵਿਚ ਜੁੜੀ ਪਈ ਹੈ ਜੋ ਘਰ ਨਿਰੋਲ ਮੇਰਾ ਆਪਣਾ ਹੈ, ਪ੍ਰਕਾਸ਼-ਸਰੂਪ ਪਰਮਾਤਮਾ ਦਾ ਨਾਮ ਹਿਰਦੇ ਵਿਚ ਵਸਾਉਣਾ ਹੀ ਮੇਰੇ ਲਈ ‘ਬ੍ਰਹਮ ਗਿਆਨ’ ਹੈ। ਇਸ ਅਵਸਥਾ ਦਾ ਕੀਹ ਸਰੂਪ ਹੈ? ਇਸ ਅਵਸਥਾ ਵਿਚ ਅੱਪੜ ਕੇ ਅਮਲੀ ਜੀਵਨ ਕਿਹੋ ਜਿਹਾ ਬਣ ਜਾਂਦਾ ਹੈ?—ਇਸ ਦੀ ਵਿਆਖਿਆ ਸ਼ਬਦ ਦੇ ਤਿੰਨ ‘ਬੰਦਾਂ’ ਵਿਚ ਹੈ—(1) ਮੱਤ ਸ੍ਰੇਸ਼ਟ ਹੋ ਕੇ ਪ੍ਰਭੂ ਵਿਚ ਟਿਕਦੀ ਹੈ ਤੇ ‘ਮੇਰ-ਤੇਰ’ ਮਿਟਾ ਦੋਦੀ ਹੈ; (2) ਮਨ ਵਿਕਾਰਾਂ ਵਲੋਂ ਰੁਕ ਜਾਂਦਾ ਹੈ, ਅੰਦਰ ਠੰਢ ਪੈ ਜਾਂਦੀ ਹੈ, ਅਗਿਆਨਤਾ ਦੂਰ ਹੋ ਜਾਂਦੀ ਹੈ, ਪ੍ਰਭੂ-ਚਰਨਾਂ ਵਲ ਲਗਨ ਬਣ ਜਾਂਦੀ ਹੈ; (3) ਅਗਿਆਨਤਾ ਦੇ ਹਨੇਰੇ ਵਿਚੋਂ ਨਿਕਲ ਕੇ ਚਾਨਣ ਲੱਭ ਪੈਂਦਾ ਹੈ, ਸੂਰਤ ਅਜਿਹੀ ਉੱਚੀ ਹੋ ਜਾਂਦੀ ਹੈ ਕਿ ਸਦਾ ਇੱਕ-ਰਸ ਬਣੀ ਰਹਿੰਦੀ ਹੈ।

ਸ਼ਬਦ ਵਿਚ ਸਾਰੇ ਲਫਜ਼ ਜੋਗੀਆਂ ਵਾਲੇ ਵਰਤੇ ਹਨ, ਕਿਉਂਕਿ ਕਿਸੇ ਜੋਗੀ ਨਾਲ ਗੱਲ-ਬਾਤ ਕੀਤੀ ਗਈ ਹੈ। ਜੋਗੀ ਨੂੰ ਸਮਝਾਉਂਦੇ ਹਨ ਕਿ ਪ੍ਰਭੂ ਦਾ ਨਾਮ ਹਿਰਦੇ ਵਿਚ ਵੱਸਣਾ ਹੀ ਸਭ ਤੋਂ ਉੱਚਾ ਗਿਆਨ ਹੈ, ਤੇ ਇਹੀ ਨਾਮ ਜੀਵਨ ਵਿਚ ਸੁੰਦਰ ਤਬਦੀਲੀ ਲਿਆਉਂਦਾ ਹੈ।

ਪਦਅਰਥ:- ਸਿਵ ਕੀ ਪੁਰੀ—ਕੱਲਿਆਣ-ਸਰੂਪ ਪ੍ਰਭੂ ਦੇ ਸ਼ਹਿਰ ਵਿਚ। ਸਾਰੁ ਬੁਧਿ—ਸ੍ਰੇਸ਼ਟ ਹੋਈ ਮੱਤ। ਤਹ—ਉਸ ਸ਼ਿਵ-ਪੁਰੀ ਵਿਚ। ਤੁਮ੍—(ਹੋ ਜੋਗੀ!) ਤੁਸੀਂ ਭੀ। ਮਿਲਿ—ਮਿਲ ਕੇ, ਅੱਪੜ ਕੇ। ਈਤ ਉਤ ਕੀ ਸੋਝੀ—ਇਸ ਲੋਕ ਤੇ ਪਰਲੋਕ ਦੀ ਸਮਝ, ਇਹ ਸਮਝ ਕਿ ਹੁਣ ਦਾ ਜੀਵਨ ਕੈਸਾ ਬਣੇ ਤੇ ਪਰਲੋਕ ਦੇ ਜੀਵਨ ਉੱਤੇ ਇਸ ਦਾ ਕੀਹ ਅਸਰ ਪਏਗਾ। ਕਰਮ ਮੇਰਾ—ਮੇਰਾ ਕੰਮ, ਅਪਣੱਤ ਦੇ ਕੰਮ, ਮਮਤਾ ਦੇ ਕੰਮ। ਮਰੈ—ਖੁਆਰ ਹੁੰਦਾ ਹੈ।

ਨਿਜ ਪਦ ਉਪਰਿ—ਉਸ ਘਰ ਵਿਚ ਜਿਹੜਾ ਨਿਰੋਲ ਮੇਰਾ ਆਪਣਾ ਹੈ। ਮੇਰਾ ਬ੍ਰਹਮ ਗਿਆਨੁ—ਮੇਰੇ ਲਈ ਬ੍ਰਹਮ ਗਿਆਨ ਹੈ। 1। ਰਹਾਉ।

ਮੂਲ—ਜਗਤ ਦਾ ਮੂਲ-ਪ੍ਰਭੂ। ਮੂਲ ਦੁਆਰੈ—ਜਗਤ ਦੇ ਮੂਲ-ਪ੍ਰਭੂ ਦੇ ਦਰ ਤੇ (ਟਿਕ ਕੇ)। ਬੰਧਿਆ—ਮੈਂ ਬੰਨ੍ਹ ਲਿਆ ਹੈ। ਬੰਧੁ—ਬੰਨ੍ਹ, (ਮਾਇਆ ਦੇ ਹੜ੍ਹ ਨੂੰ ਰੋਕਣ ਲਈ) ਬੰਨ੍ਹ। ਰਵਿ—ਸੂਰਜ, ਸੂਰਜ ਦੀ ਤਪਸ਼, ਤਪਸ਼, ਤਮੋ-ਗੁਣੀ ਸੁਭਾਉ। ਗਹਿ—ਫੜ ਕੇ, ਹਾਸਲ ਕਰ ਕੇ। ਚੰਦੁ—ਠੰਢ, ਸੀਤਲਤਾ, ਸ਼ਾਂਤੀ। ਰਾਖਿਆ—ਮੈਂ ਰੱਖ ਦਿੱਤੀ ਹੈ, ਮੈਂ ਕਾਇਮ ਕਰ ਦਿੱਤੀ ਹੈ। ਪਛਮ ਦੁਆਰੈ—ਪੱਛੋਂ ਵਲ ਦੇ ਬੂਹੇ ਤੇ, ਉਸ ਪਾਸੇ ਜਿੱਧਰ ਹਨੇਰਾ ਹੈ (ਨੋਟ:- ਸੂਰਜ ਚੜ੍ਹਦੇ ਵਲੋਂ ਚੜ੍ਹਨ ਕਰਕੇ ਪੱਛਮ ਵਲ ਉਸ ਵੇਲੇ ਹਨੇਰਾ ਹੁੰਦਾ ਹੈ), ਅਗਿਆਨਤਾ ਦੇ ਹਨੇਰੇ ਵਿਚ। ਸੂਰਜੁ ਤਪੈ—ਸੂਰਜ ਚਮਕ ਪੈਂਦਾ ਹੈ, ਗਿਆਨ ਦਾ ਸੂਰਜ ਚੜ੍ਹ ਪੈਂਦਾ ਹੈ। ਮੇਰ—{Skt. my{ Name of a fabulous mountain round which all the planets are said to revolve} ਇਕ ਪਹਾੜ ਜਿਸ ਦੇ ਦੁਆਲੇ ਅਕਾਸ਼ ਦੇ ਸਾਰੇ ਗ੍ਰਹਿ ਭੌਂਦੇ ਮਿਥੇ ਗਏ ਹਨ। ਡੰਡ—Skt. d&f—The sceptre of a king, The rod as a symbol of authority and punishment} ਸ਼ਾਹੀ ਆਸਾ, ਸ਼ਾਹੀ ਚੋਬ (ਨੋਟ:- ਰਾਜ-ਦਰਬਾਰਾਂ ਦੇ ਬੂਹੇ ਉੱਤੇ ਚੋਬਦਾਰ ਖੜਾ ਹੁੰਦਾ ਹੈ)। ਮੇਰ ਡੰਡ—ਉਹ ਜਿਸ ਦਾ ‘ਡੰਡ’ ‘ਮੇਰ’ ਵਰਗਾ ਹੈ, ਉਹ ਪ੍ਰਭੂ ਜਿਸ ਦਾ ਸ਼ਾਹੀ ਚੋਬ ‘ਮੇਰ’ ਵਰਗਾ ਹੈ {Skt. my{ ev d&fo XÔX}, ਉਹ ਪ੍ਰਭੂ ਜਿਸ ਦੇ ਸ਼ਾਹੀ ਚੋਬ ਦੇ

ਦੁਆਲੇ ਸਾਰਾ ਜਗਤ ਭੌਂਦਾ ਹੈ ਜਿਵੇਂ ਸਾਰੇ ਗ੍ਰਹਿ ਮੇਰੂ ਦੇ ਦੁਆਲੇ। ਸਿਰ ਉਪਰਿ—ਦਸਮ-ਦੁਆਰ ਵਿਚ, ਦਿਮਾਗ ਵਿਚ, ਮਨ ਵਿਚ।2।

ਪਸਚਮ ਦੁਆਰੇ ਕੀ—ਉਸ ਅਸਥਾਨ ਦੇ ਬੂਹੇ ਦੀ ਜਿੱਥੇ ਹਨੇਰਾ ਹੈ। ਸਿਲ ਓੜ—ਸਿਲ ਦਾ ਅਖੀਰਲਾ ਸਿਰਾ। ਪਸਚਮ...ਓੜ—ਉਸ ਸਿਲ ਦਾ ਅਖੀਰਲਾ ਸਿਰਾ (ਲੱਭ ਪਿਆ ਹੈ) ਜੋ ਹਨੇਰੇ ਅਸਥਾਨ ਦੇ ਬੂਹੇ ਅੱਗੇ (ਜੜੀ ਹੋਈ ਸੀ)। ਖਿੜਕੀ—ਤਾਕੀ, (ਨੋਟ:- ਘਰਾਂ ਵਿਚ ਹਵਾ ਤੇ ਚਾਨਣ ਲਈ ਤਾਕੀਆਂ ਰੱਖੀਦੀਆਂ ਹਨ) ਚਾਨਣ ਦਾ ਵਸੀਲਾ।3।

ਅਰਥ:- (ਹੇ ਜੋਗੀ!) ਮੇਰੀ ਸੁਰਤ ਉਸ (ਪ੍ਰਭੂ ਦੇ ਚਰਨ-ਰੂਪ) ਘਰ ਵਿਚ ਜੜੀ ਹੋਈ ਹੈ ਜੋ ਮੇਰਾ ਆਪਣਾ ਅਸਲੀ ਘਰ ਹੈ, ਪ੍ਰਕਾਸ਼-ਰੂਪ ਪ੍ਰਭੂ ਦਾ ਨਾਮ (ਹਿਰਦੇ ਵਿਚ ਵੱਸਣਾ) ਹੀ ਮੇਰੇ ਲਈ ਬ੍ਰਹਮ-ਗਿਆਨ ਹੈ।1। ਰਹਾਉ।

(ਇਸ ਨਾਮ ਦੀ ਬਰਕਤਿ ਨਾਲ) ਮੇਰੀ ਮੱਤ ਸ਼੍ਰੇਸ਼ਟ (ਬਣ ਕੇ) ਕੌਲਿਆਣ-ਸਰੂਪ ਪ੍ਰਭੂ ਦੇ ਦੇਸ ਵਿਚ ਵੱਸਣ ਲੱਗ ਪਈ ਹੈ। (ਹੇ ਜੋਗੀ!) ਤੁਸੀਂ ਭੀ ਉਸ ਦੇਸ ਵਿਚ ਅੱਪੜ ਕੇ ਪ੍ਰਭੂ ਦੇ ਨਾਮ ਦੀ ਹੀ ਵਿਚਾਰ ਕਰੋ, (ਜੋ ਮਨੁੱਖ ਉਸ ਦੇਸ ਵਿਚ ਅੱਪੜਦਾ ਹੈ, ਭਾਵ, ਜੋ ਮਨੁੱਖ ਪ੍ਰਭੂ-ਚਰਨਾਂ ਵਿਚ ਜੁੜਿਆ ਰਹਿੰਦਾ ਹੈ ਉਸ ਨੂੰ) ਇਹ ਸਮਝ ਪੈ ਜਾਂਦੀ ਹੈ ਕਿ ਹੁਣ ਵਾਲਾ ਜੀਵਨ ਕਿਹੋ ਜਿਹਾ ਹੋਣਾ ਚਾਹੀਦਾ ਹੈ, ਤੇ ਇਸ ਦਾ ਅਸਰ ਅਗਲੇ ਜੀਵਨ ਉਤੇ ਕੀਹ ਪੈਂਦਾ ਹੈ; ਉਸ ਦੇਸ ਵਿਚ ਅੱਪੜਿਆ ਹੋਇਆ ਕੋਈ ਭੀ ਮਨੁੱਖ ਮਮਤਾ ਵਿਚ ਫਸਣ ਵਾਲੇ ਕੰਮ ਨਹੀਂ ਕਰਦਾ।1।

(ਹੇ ਜੋਗੀ! ਇਸ ਨਾਮ ਦੀ ਬਰਕਤਿ ਨਾਲ) ਮੈਂ ਜਗਤ-ਦੇ-ਮੂਲ-ਪ੍ਰਭੂ ਦੇ ਦਰ ਤੇ ਟਿਕ ਕੇ (ਮਾਇਆ ਦੇ ਹੜ੍ਹ ਅੱਗੇ) ਬੰਨ੍ਹ ਬੰਨ੍ਹ ਲਿਆ ਹੈ। ਮੈਂ ਸ਼ਾਂਤ-ਸੁਭਾਉ ਨੂੰ ਗ੍ਰਹਿਣ ਕਰ ਕੇ ਇਸ ਨੂੰ ਤਮੋਗੁਣੀ ਸੁਭਾਉ ਦੇ ਉੱਤੇ ਟਿਕਾ ਦਿੱਤਾ ਹੈ। ਜਿੱਥੇ (ਪਹਿਲਾਂ ਅਗਿਆਨਤਾ ਦਾ) ਹਨੇਰਾ ਹੀ ਹਨੇਰਾ ਸੀ, ਉਸ ਦੇ ਬੂਹੇ ਉੱਤੇ ਹੁਣ ਗਿਆਨ ਦਾ ਸੂਰਜ ਚਮਕ ਰਿਹਾ ਹੈ। ਉਹ ਪ੍ਰਭੂ, ਜਿਸ ਦੇ ਹੁਕਮ ਵਿਚ ਸਾਰਾ ਜਗਤ ਹੈ, ਹੁਣ ਮੇਰੇ ਮਨ ਵਿਚ ਵੱਸ ਰਿਹਾ ਹੈ।2।

(ਨਾਮ ਦੀ ਬਰਕਤਿ ਨਾਲ, ਹੇ ਜੋਗੀ!) ਮੈਨੂੰ ਉਸ ਸਿਲ ਦਾ ਅਖੀਰਲਾ ਸਿਰਾ (ਲੱਭ ਪਿਆ ਹੈ) ਜੋ ਅਗਿਆਨਤਾ ਦੇ ਹਨੇਰੇ ਥਾਂ ਦੇ ਬੂਹੇ (ਅੱਗੇ ਜੜੀ ਹੋਈ ਸੀ), ਕਿਉਂਕਿ ਇਸ ਸਿਲ ਦੇ ਉੱਤੇ ਮੈਨੂੰ (ਚਾਨਣ ਦੇਣ ਵਾਲੀ) ਇਕ ਹੋਰ ਤਾਕੀ ਲੱਭ ਪਈ ਹੈ, ਇਸ ਤਾਕੀ ਦੇ ਉੱਤੇ ਹੀ ਹੈ ਉਹ ਦਸਵਾਂ ਦੁਆਰ (ਜਿੱਥੇ ਮੇਰਾ ਪ੍ਰਭੂ ਵੱਸਦਾ ਹੈ)। ਕਬੀਰ ਆਖਦਾ ਹੈ—ਹੁਣ ਐਸੀ ਦਸ਼ਾ ਬਣੀ ਪਈ ਹੈ ਜੋ ਮੁੱਕ ਨਹੀਂ ਸਕਦੀ।3।2।10।